

I/27447/2020

ਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ।

ਜ਼ਿਲੇ ਦੀਆਂ ਮੰਡੀਆਂ ਵਿਚ 5 ਲੱਖ 03 ਹਜ਼ਾਰ 620 ਮੀਟਰਕ ਟਨ ਕਣਕ ਦੀ ਖਰੀਦ

ਗੁਰਦਾਸਪੁਰ, 23 ਮਈ ( ) ਸ੍ਰੀ ਹਿਮਾਂਸੂ ਕੱਕੜ ਡੀ.ਐਫ.ਐਸ.ਸੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ

ਜ਼ਿਲੇ ਅੰਦਰ 23 ਮਈ ਤਕ 503620 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਫਸਲ ਖਰੀਦ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ 938 ਕਰੋੜ 43 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 98 ਫੀਸਦ ਬਣਦੀ ਹੈ ਅਤੇ ਮੰਡੀਆਂ

ਵਿੱਚੋਂ 98 ਫੀਸਦ ਫਸਲ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 140313, ਮਾਰਕਫੈੱਡ ਵਲੋਂ 105197, ਪਨਸਪ ਵਲੋਂ 103483,

ਵੇਅਰਹਾਊਸ ਵਲੋਂ 93681, ਐਫ.ਸੀ.ਆਈ ਵਲੋਂ 59204 ਅਤੇ ਵਪਾਰੀਆਂ ਵਲੋਂ 1742 ਮੀਟਰਕ ਟਨ ਦੀ ਖਰੀਦ ਕੀਤੀ

ਗਈ ਹੈ।

-----

I/27449/2020

ਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ।

ਵਾਤਾਵਰਣ ਨੂੰ ਸੁੱਧ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ-ਮੁੱਖ ਖੇਤੀਬਾੜੀ ਅਫਸਰ

ਜ਼ਿਲੇ ਅੰਦਰ ਨਾੜ ਨੂੰ ਅੱਗ ਲਗਾਉਣ ਵਾਲੇ 91 ਵਿਅਕਤੀਆਂ ਵਿਰੁੱਧ ਐਫ.ਆਈ.ਆਰ.ਦਰਜ ਕੀਤੀਆਂ ਅਤੇ 76 ਚਲਾਨ ਕੱਟੇ ਗੁਰਦਾਸਪੁਰ, 23 ਮਈ ( ) ਡਾ. ਰਮਿੰਦਰ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਲੋਕ ਜਾਗਰੂਕ ਹੋਣ ਤੇ ਨਾੜ ਨੂੰ ਅੱਗ ਨਾ ਲਾਉਣ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ 10 ਜਾਗਰੂਕਤਾ ਵੈਨਾਂ ਜ਼ਿਲੇ ਅੰਦਰ ਚਲਾਈਆਂ ਗਈਆਂ ਹਨ, ਜੋ ਪਿੰਡ ਪੱਧਰ ਤਕ ਜਾ ਕੇ ਲੋਕਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਜਾਗਰੂਕ ਕਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਡਾ. ਰਣਧੀਰ ਸਿੰਘ ਠਾਕੁਰ ਖੇਤੀਬਾੜੀ ਅਫਸਰ ਵੀ ਮੌਜੂਦ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵਲੋਂ ਨਾੜ ਨੂੰ ਨਾ ਸਾੜਨ ਸਬੰਧੀ ਵੱਖ-ਵੱਖ ਕੀਤੇ ਜਾ ਰਹੇ ਉਪਰਾਲਿਆਂ ਦੇ ਬਾਵਜੂਦ ਕੁਝ ਲੋਕ ਨਾੜ ਨੂੰ ਅੱਗ ਲਗਾਏ ਜਾ ਰਹੇ ਹਨ, ਜਿਸਦੇ ਚਲਦਿਆਂ ਜਿਲੇ ਅੰਦਰ 91 ਵਿਅਕਤੀਆਂ ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਕੰਟਰੋਲ ਐਕਟ 1981 ਦੇ ਸੈਕਸ਼ਨ 39 ਤਹਿਤ 76 ਚਲਾਨ ਕੱਟਕੇ 1 ਲੱਖ 90 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਪ੍ਰੰਤੂ ਫਿਰ ਵੀ ਕਈ ਕਿਸਾਨਾਂ ਵੱਲੋਂ ਅਜੇ ਵੀ ਨਾੜ ਨੂੰ ਅੱਗ ਲਗਾਈ ਜਾਂਦੀ ਹੈ, ਜਿਸ ਨਾਲ ਨਾ ਸਿਰਫ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਦਾ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵੀ ਮਾੜਾ ਅਸਰ ਪੈਦਾ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਜ਼ਿਲੇ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲੇ ਵਿੱਚ ਨਾੜ ਸਾੜਨ ਵਾਲਿਆਂ ਘਟਨਾਵਾਂ ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏਨਾਂ ਹੀ ਨਹੀਂ ਐਫ.ਆਈ.ਆਰ ਦਰਜ ਕਰਨ ਤੋਂ ਇਲਾਵਾ ਜ਼ਮੀਨੀ ਰਿਕਾਰਡ ਵਿਟ ਰੈਂਡ ਐਂਟਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਖੇਤੀਬਾੜੀ ਵਿਭਾਗ ਵਲੋਂ ਮਿਲਣ ਵਾਲੀਆਂ ਸਬਸਿਡੀਆਂ ਸਮੇਤ ਕੋਈ ਹੋਰ ਲਾਭ ਤੋਂ ਅਜਿਹੇ ਲੋਕ ਵਾਂਝੇ ਹੋ ਸਕਦੇ ਹਨ।

ਉਨ੍ਹਾਂ ਕਿਸਾਨ ਵੀਰਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਨਹੀਂ ਰਹਿੰਦੀ ਹੈ। ਅੱਗ ਲਾਉਣ ਨਾਲ ਧਰਤੀ ਵਿਚਲੇ ਮਿੱਤਰ ਕੀੜੇ ਮਰ ਜਾਂਦੇ ਹਨ। ਉਨ੍ਹਾਂ ਸਖਤ ਲਫਜ਼ਾਂ ਵਿਚ ਕਿਹਾ ਕਿ ਜੇ ਵੀ ਵਿਅਕਤੀ ਦੇਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਨਿਯਮਾਂ ਅਨੁਸਾਰ ਸਖਤ ਤੌਰੇ ਸਖਤ ਕਾਰਵਾਈ ਕੀਤੀ ਜਾਵੇਗੀ।

I/27455/2020

ਜ਼ਿਲਾ ਲੋਕ ਸੰਪਰਕ ਦਫਤਰ, ਗੁਰਦਾਸਪੁਰ।

ਗੁਰਦਾਸਪੁਰ ਜ਼ਿਲੇ ਵਿਚ 2512 ਸ਼ੱਕੀ ਮਰੀਜਾਂ ਵਿਚੋਂ 2231 ਮਰੀਜਾਂ ਦੀ ਰਿਪੋਰਟ ਨੈਗਟਿਵ

ਗੁਰਦਾਸਪੁਰ, 23 ਮਈ ( ) ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਦੇ 2512 ਸ਼ੱਕੀ ਮਰੀਜਾਂ ਵਿਚੋਂ 2231 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ, 133 ਕੋਰੋਨਾ ਪੀੜਤ, 138 ਪੈਂਡਿੰਗ ਅਤੇ 10 ਸੈਪਲ ਰਿਜੈਕਟ ਹੋਏ ਹਨ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ 133 ਕੋਰੋਨਾ ਪੀੜਤਾਂ ਵਿਚੋਂ 03 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ ਇਕ ਪਿੰਡ ਭੈਣੀ ਪਸਵਾਲ ਦਾ ਸੀ ਅਤੇ 01 ਪਿੰਡ ਠੀਕਰਵਾਲ ਅਤੇ 01 ਕ੍ਰਿਸ਼ਨਾ ਨਗਰ ਬਟਾਲਾ ਦਾ , ਜਿਨ੍ਹਾਂ ਦੀ ਬੀਤੀ ਦਿਨੀਂ ਲਧਿਆਣਾ ਵਿਖੇ ਮੌਤ ਹੋ ਗਈ ਸੀ।

122 ਮਰੀਜਾਂ ਠੀਕ ਹੋ ਕੇ ਘਰ ਨੂੰ ਭੇਜੇ ਗਏ ਹਨ (114 ਠੀਕ ਹੋਏ ਹਨ, 08 ਘਰਾਂ ਅੰਦਰ ਏਕਾਂਤਵਾਸ ਕੀਤੇ ਗਏ ਹਨ)।

ਅੱਜ ਪਿੰਡ ਜਾਗੋਵਾਲ ਬਾਂਗਰ ਦੇ ਰਹਿਣ ਵਾਲੇ ਵਿਅਕਤੀ ਦੀ ਰਿਪੋਰਟ ਪੋਜ਼ਿਟਿਵ ਆਈ ਹੈ, ਜੋ ਬੀਤੇ ਦਿਨੀਂ ਮੁੰਬਈ ਤੋਂ ਆਇਆ ਸੀ।

ਇਸ ਤੋਂ ਪਹਿਲਾਂ 07 ਪੀੜਤ ਜਿਨ੍ਹਾਂ ਦੀ ਰਿਪੋਰਟ ਪੋਜ਼ਿਟਿਵ ਆਈ ਹੈ, ਪਰ ਉਨ੍ਹਾਂ ਵਿਚ ਕੋਰੋਨਾ ਵਾਇਰਸ ਦੇ ਨਿਰਧਾਰਿਤ ਲੱਛਣ ਨਹੀਂ ਹਨ ਅਤੇ ਉਹ ਤੰਦਰੁਸਤ ਹਨ।

ਇਸ ਤਰਾਂ ਹੁਣ 03 ਪੀੜਤ ਧਾਰੀਵਾਲ ਅਤੇ 05 ਪੀੜਤ ਬਟਾਲਾ ਵਿਖੇ ਰੱਖੇ ਗਏ ਗਨ।

-----